

ਆਸਾ ਮਹਲਾ ੫ ॥

Aasaa, Fifth Mehl:

ਇਨ੍ਹ ਸਿਉ ਪ੍ਰੀਤਿ ਕਰੀ ਘਨੇਰੀ ॥

The mortal is in love with this,

ਜਉ ਮਿਲੀਐ ਤਉ ਵਧੈ ਵਧੇਰੀ ॥

but the more he has, the more he longs for more.

ਗਲਿ ਚਮੜੀ ਜਉ ਛੋਡੈ ਨਾਹੀ ॥

It hangs around his neck, and does not leave him.

ਲਾਗਿ ਛੁਟੇ ਸਤਿਗੁਰ ਕੀ ਪਾਈ ॥੧॥

But falling at the feet of the True Guru, he is saved. ||1||

ਜਗ ਮੋਹਨੀ ਹਮ ਤਿਆਗਿ ਗਵਾਈ ॥

I have renounced and discarded Maya, the Enticer of the world.

ਨਿਰਗੁਨੁ ਮਿਲਿਓ ਵਜੀ ਵਧਾਈ ॥੧॥ ਰਹਾਉ ॥

I have met the Absolute Lord, and congratulations are pouring in.

||1||Pause||

ਐਸੀ ਸੁੰਦਰਿ ਮਨ ਕਉ ਮੋਹੈ ॥

She is so beautiful, she captivates the mind.

ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥

On the road, and the beach, at home, in the forest and in the wilderness, she touches us.

ਮਨਿ ਤਨਿ ਲਾਗੈ ਹੋਇ ਕੈ ਮੀਠੀ ॥

She seems so sweet to the mind and body.

ਗੁਰ ਪ੍ਰਸਾਦਿ ਮੈ ਖੋਟੀ ਡੀਠੀ ॥੨॥

But by Guru's Grace, I have seen her to be deceptive. ||2||

ਅਗਰਕ ਉਸ ਕੇ ਵਡੇ ਠਗਾਉ ॥

Her courtiers are also great deceivers.

ਛੋਡਹਿ ਨਾਹੀ ਬਾਪ ਨ ਮਾਉ ॥

They do not spare even their fathers or mothers.

ਮੇਲੀ ਅਪਨੇ ਉਨਿ ਲੇ ਬਾਂਧੇ ॥

They have enslaved their companions.

ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥੩॥

By Guru's Grace, I have subjugated them all. ||3||

ਅਬ ਮੋਰੈ ਮਨਿ ਭਇਆ ਅਨੰਦ ॥

Now, my mind is filled with bliss;

ਭਉ ਚੂਕਾ ਟੂਟੇ ਸਭਿ ਫੰਦ ॥

my fear is gone, and the noose is cut away.

ਕਹੁ ਨਾਨਕ ਜਾ ਸਤਿਗੁਰੁ ਪਾਇਆ ॥

Says Nanak, when I met the True Guru,

ਘਰੁ ਸਗਲਾ ਮੈ ਸੁਖੀ ਬਸਾਇਆ ॥੪॥੩੬॥੮੭॥

I came to dwell within my home in absolute peace. ||4||36||87||